

ਭੈਰਉ ਮਹਲਾ ੫ ॥

Bhairao, Fifth Mehl:

ਨਿਰਵੈਰ ਪੁਰਖ ਸਤਿਗੁਰ ਪ੍ਰਭ ਦਾਤੇ ॥

The True Guru, the Primal Being, is free of revenge and hate; He is God, the Great Giver.

ਹਮ ਅਪਰਾਧੀ ਤੁਮ੍ਹਰ ਬਖਸਾਤੇ ॥

I am a sinner; You are my Forgiver.

ਜਿਸੁ ਪਾਪੀ ਕਉ ਮਿਲੈ ਨ ਢੇਈ ॥

That sinner, who finds no protection anywhere

ਸਰਣਿ ਆਵੈ ਤਾਂ ਨਿਰਮਲੁ ਹੋਈ ॥੧॥

- if he comes seeking Your Sanctuary, then he becomes immaculate and pure. ||1||

ਸੁਖੁ ਪਾਇਆ ਸਤਿਗੁਰੂ ਮਨਾਇ ॥

Pleasing the True Guru, I have found peace.

ਸਭ ਫਲ ਪਾਏ ਗੁਰੂ ਧਿਆਇ ॥੧॥ ਰਹਾਉ ॥

Meditating on the Guru, I have obtained all fruits and rewards. ||1||Pause||

ਪਾਰਬ੍ਰਹਮ ਸਤਿਗੁਰ ਆਦੇਸੁ ॥

I humbly bow to the Supreme Lord God, the True Guru.

ਮਨੁ ਤਨੁ ਤੇਰਾ ਸਭੁ ਤੇਰਾ ਦੇਸੁ ॥

My mind and body are Yours; all the world is Yours.

ਚੂਕਾ ਪੜਦਾ ਤਾਂ ਨਦਰੀ ਆਇਆ ॥

When the veil of illusion is removed, then I come to see You.

ਖਸਮੁ ਤੂਹੈ ਸਭਨਾ ਕੇ ਰਾਇਆ ॥੨॥

You are my Lord and Master; You are the King of all. ||2||

ਤਿਸੁ ਭਾਣਾ ਸੂਕੇ ਕਾਸਟ ਹਰਿਆ ॥

When it pleases Him, even dry wood becomes green.

ਤਿਸੁ ਭਾਣਾ ਤਾਂ ਥਲ ਸਿਰਿ ਸਰਿਆ ॥

When it pleases Him, rivers flow across the desert sands.

ਤਿਸੁ ਭਾਣਾ ਤਾਂ ਸਭਿ ਫਲ ਪਾਏ ॥

When it pleases Him, all fruits and rewards are obtained.

ਚਿੰਤ ਗਈ ਲਗਿ ਸਤਿਗੁਰ ਪਾਏ ॥੩॥

Grasping hold of the Guru's feet, my anxiety is dispelled. ||3||

ਹਰਾਮਖੋਰ ਨਿਰਗੁਣ ਕਉ ਤੂਠਾ ॥

I am unworthy and ungrateful, but He has been merciful to me.

ਮਨੁ ਤਨੁ ਸੀਤਲੁ ਮਨਿ ਅੰਮ੍ਰਿਤੁ ਵੂਠਾ ॥

My mind and body have been cooled and soothed; the Ambrosial Nectar rains down in my mind.

ਪਾਰਬ੍ਰਹਮ ਗੁਰ ਭਏ ਦਇਆਲਾ ॥

The Supreme Lord God, the Guru, has become kind and compassionate to me.

ਨਾਨਕ ਦਾਸ ਦੇਖਿ ਭਏ ਨਿਹਾਲਾ ॥੪॥੧੦॥੨੩॥

Slave Nanak beholds the Lord, enraptured. ||4||10||23||